



BRITISH
COLUMBIA
GURDWARAS
COUNCIL

ਨੋਟਿਸ

ਵਾਹਿਗੁਰੂ ਜੀ ਕਾ ਖਾਲਸਾ

Date : 20 AUG 2020

ਵਾਹਿਗੁਰੂ ਜੀ ਕੀ ਫਤਹਿ

ਵੱਲ :- ਰਿਪੁਦਮਨ ਸਿੰਘ ਮਲਿਕ ਅਤੇ ਬਲਵੰਤ ਸਿੰਘ ਪੰਧੇਰ ਸਤਿਨਾਮ ਪ੍ਰਚਾਰ ਰਿਲੀਜੀਅਸ ਸੁਸਾਇਟੀ 12386 69A AVE SURREY, BC

ਵਿਸ਼ਾ :- ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਸਬੰਧੀ

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਣਾ ਹਰ ਇਕ ਨਾਨਕ ਨਾਮ ਲੇਵਾ ਸਿੱਖ ਦਾ ਫਰਜ਼ ਹੈ। ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਛਪਾਈ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਵੱਲੋਂ ਮਿਤੀ 09 ਅਪ੍ਰੈਲ 1998 ਨੂੰ ਹੁਕਮਨਾਮਾ ਜਾਰੀ ਕੀਤਾ ਗਿਆ ਸੀ। ਜਿਸ ਵਿਚ ਇਹ ਲਿਖਿਆ ਹੋਇਆ ਹੈ ਕਿ ਕੋਈ ਵੀ ਵਿਅਕਤੀ ਜਾਂ ਸੰਸਥਾ ਦੇਸ਼ਾਂ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ, ਗੁਟਕਾ ਸਾਹਿਬ ਅਤੇ ਪੋਥੀਆਂ ਆਦਿ ਦੀ ਛਪਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ ਮਨਜ਼ੂਰੀ ਤੋਂ ਬਿਨਾਂ ਨਹੀਂ ਕਰ ਸਕਦੇ। ਇਸ ਦੇ ਬਾਵਜੂਦ ਆਪ ਨੇ ਸਤਿਨਾਮ ਪ੍ਰਚਾਰ ਰਿਲੀਜੀਅਸ ਸੁਸਾਇਟੀ ਦੇ ਨਾਮ ਹੇਠ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਬਿਨਾਂ ਕਿਸੇ ਮਨਜ਼ੂਰੀ ਤੋਂ ਕਰਕੇ ਹੁਕਮਨਾਮਾ ਸਾਹਿਬ ਦੀ ਉਲੰਘਣਾ ਕੀਤੀ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧਾ ਚੈਲੇਂਜ ਕੀਤਾ ਹੈ। ਜਿਸ ਨਾਲ ਦੇਸ਼ ਵਿਦੇਸ਼ਾਂ ਦੀਆਂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਜਿਸ ਕਰਕੇ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ ਕਿਉਂਕਿ ਪਿਛਲੇ ਸਮੇਂ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਬੀ.ਸੀ. ਗੁਰਦੁਆਰਾ ਕੌਂਸਲ ਦੇ ਸਿੰਘਾਂ ਦੀ ਮੌਜੂਦਗੀ ਵਿੱਚ ਆਪ ਨੇ ਵਿਸ਼ਵਾਸ ਦੁਆਇਆ ਸੀ ਕਿ ਅੱਗੇ ਤੋਂ ਪਾਵਨ ਸਰੂਪਾਂ ਦੀ ਛਪਾਈ ਨਹੀਂ ਕਰਾਂਗੇ ਪ੍ਰੰਤੂ ਆਪ ਨੇ ਛਪਾਈ ਕਰਕੇ ਵਿਸ਼ਵਾਸਘਾਤ ਕੀਤਾ ਹੈ। ਜੇ ਕਿ ਹਰ ਇੱਕ ਗੁਰਸਿੱਖ ਲਈ ਅਸਹਿਣਯੋਗ ਅਤੇ ਬਰਦਾਸ਼ਤ ਤੋਂ ਬਾਹਰ ਹੈ। ਇਸ ਸਬੰਧੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਬੀ.ਸੀ. ਗੁਰਦੁਆਰਾ ਕੌਂਸਲ ਵੱਲੋਂ ਮੀਟਿੰਗ ਕੀਤੀ ਗਈ ਅਤੇ ਇਹ ਫੈਸਲਾ ਲਿਆ ਕਿ ਜਿੰਨੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੁਣ ਤੱਕ ਤੁਹਾਡੇ ਵੱਲੋਂ ਛਾਪੇ ਗਏ ਹਨ, ਸਤਿਕਾਰ ਸਾਹਿਤ ਸ਼ਨਿੱਚਰਵਾਰ ਮਿਤੀ 22 ਅਗਸਤ 2020 ਸ਼ਾਮ ਨੂੰ 4 ਵਜੇ ਤੱਕ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏ ਜਾਣ ਅਤੇ ਛਪਾਈ ਨਾਲ ਸੰਬੰਧਤ ਸਾਰਾ ਹੀ ਸਾਮਾਨ ਪਹੁੰਚਾਇਆ ਜਾਵੇ, ਜੇਕਰ ਕਿਸੇ ਕਾਰਨ ਤੁਸੀਂ ਇਹ ਸੇਵਾ ਨਹੀਂ ਕਰ ਸਕਦੇ ਤਾਂ ਅਸੀਂ ਸਤਿਕਾਰ ਸਹਿਤ ਇਹ ਸੇਵਾਵਾਂ ਨਿਭਾਅ ਸਕਦੇ ਹਾਂ। ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਬੰਧੀ ਸੰਗਤਾਂ ਆਪ ਫ਼ੈਸਲੇ ਲੈਣਗੀਆਂ।

ਮੋਨਿੰਦਰ ਸਿੰਘ

ਬੁਲਾਰਾ, ਬੀ.ਸੀ. ਗੁਰਦੁਆਰਾ ਕੌਂਸਲ